

ਘਰੁ ੪ ਸੋਰਠਿ ॥

Fourth House, Sorat'h:

ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥

The woman next door asked Naam Dayv, "Who built your house?"

ਤੇ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥

I shall pay him double wages. Tell me, who is your carpenter?"||1||

ਰੀ ਬਾਈ ਬੇਢੀ ਦੇਨੁ ਨ ਜਾਈ ॥

O sister, I cannot give this carpenter to you.

ਦੇਖੁ ਬੇਢੀ ਰਹਿਓ ਸਮਾਈ ॥

Behold, my carpenter is pervading everywhere.

ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥ ਰਹਾਉ ॥

My carpenter is the Support of the breath of life. ||1||Pause||

ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਉ ਛਾਨਿ ਛਵਾਵੈ ਹੋ ॥

This carpenter demands the wages of love, if someone wants Him to build their house.

ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥

When one breaks his ties with all the people and relatives, then the carpenter comes of His own accord. ||2||

ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥

I cannot describe such a carpenter, who is contained in everything, everywhere.

ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥

The mute tastes the most sublime ambrosial nectar, but if you ask him to describe it, he cannot. ||3||

ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧੂ ਥਾਪਿਓ ਹੋ ॥

Listen to the virtues of this carpenter, O sister; He stopped the oceans, and established Dhroo as the pole star.

ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥

Naam Dayv's Lord Master brought Sita back, and gave Sri Lanka to
Bhabheekhan. ||4||2||